

ਗਉੜੀ ਮਹਲਾ ੫ ॥

Gauree, Fifth Mehl:

ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥

I remember the Guru with each and every breath.

ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥

The Guru is my breath of life, the True Guru is my wealth. ||1||Pause||

ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥

Beholding the Blessed Vision of the Guru's Darshan, I live.

ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥

I wash the Guru's Feet, and drink in this water. ||1||

ਗੁਰ ਕੀ ਰੇਣੁ ਨਿਤ ਮਜਨੁ ਕਰਉ ॥

I take my daily bath in the dust of the Guru's Feet.

ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥

The egotistical filth of countless incarnations is washed off. ||2||

ਤਿਸੁ ਗੁਰ ਕਉ ਝੁਲਾਵਉ ਪਾਖਾ ॥

I wave the fan over the Guru.

ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥

Giving me His Hand, He has saved me from the great fire. ||3||

ਤਿਸੁ ਗੁਰ ਕੈ ਗ੍ਰਿਹਿ ਢੇਵਉ ਪਾਣੀ ॥

I carry water for the Guru's household;

ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥

from the Guru, I have learned the Way of the One Lord. ||4||

ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥

I grind the corn for the Guru's household.

ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥

By His Grace, all my enemies have become friends. ||5||

ਜਿਨਿ ਗੁਰਿ ਮੇ ਕਉ ਦੀਨਾ ਜੀਉ ॥

The Guru who gave me my soul,

ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥

has Himself purchased me, and made me His slave. ||6||

ਆਪੇ ਲਾਇਓ ਅਪਨਾ ਪਿਆਰੁ ॥

He Himself has blessed me with His Love.

ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥

Forever and ever, I humbly bow to the Guru. ||7||

ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥

My troubles, conflicts, fears, doubts and pains have been dispelled;

ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥

says Nanak, my Guru is All-powerful. ||8||9||